

ਤਿਲੰਗ ਮਹਲਾ ੯ ॥ ਹਰਿ ਜਸੁ ਰੇ ਮਨਾ ਗਾਇ ਲੈ ਜੇ ਸੰਗੀ ਹੈ ਤੇਰੇ ॥ ਅਉਸਰੁ ਬੀਤਿਓ ਜਾਤੁ
 ਹੈ ਕਹਿਓ ਮਾਨ ਲੈ ਮੇਰੇ ॥੧॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ
 ॥ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ ਜਾਨਿ ਬੁਝ ਕੈ ਬਾਵਰੇ ਤੈ ਕਾਜੁ
 ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ ਜਿਹ ਬਿਧਿ ਗੁਰ
 ਉਪਦੇਸਿਆ ਸੇ ਸੁਨੁ ਰੇ ਭਾਈ ॥ ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥ ॥੩॥

{ਪੰਨਾ 727}

ਪਦਅਰਥ:- ਜਸੁ—ਸਿਫਤਿ-ਸਾਲਾਹ। ਸੰਗੀ—ਸਾਥੀ। ਅਉਸਰੁ—(ਜਿੰਦਗੀ ਦਾ) ਸਮਾ। ਬੀਤਿਓ
 ਜਾਤੁ ਹੈ—ਲੰਘਦਾ ਜਾ ਰਿਹਾ ਹੈ। ਮੇਰੇ ਕਹਿਓ—ਮੇਰਾ ਆਖਿਆ, ਮੇਰਾ ਬਚਨ।1। ਰਹਾਉ।

ਸੰਪਤਿ—ਧਨ-ਪਦਾਰਥ। ਸਿਉ—ਨਾਲ। ਨੇਹੁ—ਪਿਆਰ। ਫਾਸ—ਫਾਹੀ। ਜਬ—ਜਦੋਂ। ਗਲਿ—ਗਲ
 ਵਿਚ। ਪਰੀ—ਪੈਂਦੀ ਹੈ। ਸਭ—ਹਰੇਕ ਚੀਜ਼। ਪਰਾਇਓ—ਬਿਗਾਨੀ।1।

ਜਾਨਿ ਕੈ—ਜਾਣ ਕੇ, ਜਾਣਦਾ ਹੋਇਆ। ਬੁਝਿ ਕੈ—ਸਮਝ ਕੇ, ਸਮਝਦਾ ਹੋਇਆ। ਬਾਵਰੇ—ਹੇ ਝੱਲੇ!
 ਤੈ ਬਿਗਾਰਿਓ—ਤੂੰ ਵਿਗਾੜ ਲਿਆ ਹੈ। ਕਾਜੁ—ਕੰਮ। ਕਰਤ—ਕਰਦਾ। ਸੁਕਚਿਓ—ਸੰਗਦਾ।
 ਗਰਬੁ—ਅਹੰਕਾਰ। ਨਿਵਾਰਿਓ—ਦੂਰ ਕੀਤਾ।2।

ਜਿਹ ਬਿਧਿ—ਜਿਸ ਤਰੀਕੇ ਨਾਲ। ਗੁਰਿ—ਗੁਰੂ ਨੇ। ਰੇ—ਹੇ! ਪੁਕਾਰਿ ਕੈ—ਉੱਚੀ ਬੋਲ ਕੇ। ਗਹੁ—
 ਫੜ। ਪ੍ਰਭ ਸਰਨਾਈ—ਪ੍ਰਭ ਦੀ ਸਰਨ।3।

ਅਰਥ:- ਹੇ ਮਨ! ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ ਗਾਇਆ ਕਰ, ਇਹ ਸਿਫਤਿ-ਸਾਲਾਹ
 ਹੀ ਤੇਰਾ ਅਸਲੀ ਸਾਥੀ ਹੈ। ਮੇਰਾ ਬਚਨ ਮੰਨ ਲੈ। ਉਮਰ ਦਾ ਸਮਾ ਲੰਘਦਾ ਜਾ ਰਿਹਾ ਹੈ। 1।
 ਰਹਾਉ।

ਹੇ ਮਨ! ਮਨੁੱਖ ਧਨ-ਪਦਾਰਥ, ਰਥ, ਮਾਲ, ਰਾਜ ਨਾਲ ਬੜਾ ਮੋਹ ਕਰਦਾ ਹੈ। ਪਰ ਜਦੋਂ ਮੌਤ ਦੀ
 ਫਾਹੀ (ਉਸ ਦੇ) ਗਲ ਵਿਚ ਪੈਂਦੀ ਹੈ, ਹਰੇਕ ਚੀਜ਼ ਬਿਗਾਨੀ ਹੋ ਜਾਂਦੀ ਹੈ।1।

ਹੇ ਝੱਲੇ ਮਨੁੱਖ! ਇਹ ਸਭ ਕੁਝ ਜਾਣਦਾ ਹੋਇਆ ਸਮਝਦਾ ਹੋਇਆ ਭੀ ਤੂੰ ਆਪਣਾ ਕੰਮ ਵਿਗਾੜ
 ਰਿਹਾ ਹੈ। ਤੂੰ ਪਾਪ ਕਰਦਾ (ਕਦੇ) ਸੰਗਦਾ ਨਹੀਂ, ਤੂੰ (ਇਸ ਧਨ-ਪਦਾਰਥ ਦਾ) ਮਾਣ ਭੀ ਦੂਰ ਨਹੀਂ
 ਕਰਦਾ।2।

ਨਾਨਕ (ਤੈਨੂੰ) ਪੁਕਾਰ ਕੇ ਆਖਦਾ ਹੈ —ਹੇ ਭਾਈ! ਗੁਰੂ ਨੇ (ਮੈਨੂੰ) ਜਿਸ ਤਰ੍ਹਾਂ ਉਪਦੇਸ਼ ਕੀਤਾ ਹੈ ,
ਉਹ (ਤੂੰ ਭੀ) ਸੁਣ ਲੈ (ਕਿ) ਪ੍ਰਭੂ ਦੀ ਸਰਨ ਪਿਆ ਰਹੁ (ਸਦਾ ਪ੍ਰਭੂ ਦਾ ਨਾਮ ਜਪਿਆ ਕਰ)।3। 3।